

 Print Page

## Sri Guru Granth Sahib

Displaying 644 of

ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥

Dhhandhhaa Karathiaa Nihafal Janam Gavaaeiaa Sukhadhaathaa Man N Vasaaeiaa ||

Involved in worldly affairs, he wastes his life in vain; the peace-giving Lord does not come to abide in his mind.

ਸੋਰਠਿ ਵਾਰ (ਮਃ ੪) (੪) ਸ. (੩) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੧

Raag Sorath Guru Amar Das

ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥

Naanak Naam Thinaa Ko Miliaa Jin Ko Dhhur Likh Paaeiaa ||1||

O Nanak, they alone obtain the Name, who have such pre-ordained destiny. ||1||

ਸੋਰਠਿ ਵਾਰ (ਮਃ ੪) (੪) ਸ. (੩) ੧:੫ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੧

Raag Sorath Guru Amar Das

ਮਃ ੩ ॥

Ma 3 ||

Third Mehl:

ਸੋਰਠਿ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੬੪੪

ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥

Ghar Hee Mehi Anmrith Bharapoor Hai Manamukhaa Saadh N Paaeiaa ||

The home within is filled with Ambrosial Nectar, but the self-willed manmukh does not get to taste it.

ਸੋਰਠਿ ਵਾਰ (ਮਃ ੪) (੪) ਸ. (੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੨

Raag Sorath Guru Amar Das

ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥

Jio Kasathooree Mirag N Jaanai Bhramadhaa Bharam Bhulaaeiaa ||

He is like the deer, who does not recognize its own musk-scent; it wanders around, deluded by doubt.

ਸੋਰਠਿ ਵਾਰ (ਮਃ ੪) (੪) ਸ. (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੨

Raag Sorath Guru Amar Das

ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥

Anmrith Thaj Bikh Sangrehai Karathai Aap Khuaaeiaa ||

The manmukh forsakes the Ambrosial Nectar, and instead gathers poison; the Creator Himself has fooled him.

ਸੋਰਠਿ ਵਾਰ (ਮਃ ੪) (੪) ਸ. (੩) ੨:੩ - ਗੁਰੂ ਗ੍ਰੰਥ ਸਾਹਿਬ : ਅੰਗ ੬੪੪ ਪੰ. ੩

*Raag Sorath Guru Amar Das*

ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥

Guramukh Viralae Sojhee Pee Thinaa Andhar Breham Dhikhaaeiaa ||

How rare are the Gurmukhs, who obtain this understanding; they behold the Lord God within themselves.

ਸੋਰਠਿ ਵਾਰ (ਮਃ ੪) (੪) ਸ. (੩) ੨:੪ - ਗੁਰੂ ਗ੍ਰੰਥ ਸਾਹਿਬ : ਅੰਗ ੬੪੪ ਪੰ. ੪

*Raag Sorath Guru Amar Das*

ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥

Than Man Seethal Hoeiaa Rasanaa Har Saadh Aaeiaa ||

Their minds and bodies are cooled and soothed, and their tongues enjoy the sublime taste of the Lord.

ਸੋਰਠਿ ਵਾਰ (ਮਃ ੪) (੪) ਸ. (੩) ੨:੫ - ਗੁਰੂ ਗ੍ਰੰਥ ਸਾਹਿਬ : ਅੰਗ ੬੪੪ ਪੰ. ੪

*Raag Sorath Guru Amar Das*

ਸਬਦੇ ਹੀ ਨਾਉ ਉਪਜੈ ਸਬਦੇ ਮੇਲਿ ਮਿਲਾਇਆ ॥

Sabadhae Hee Nao Oopajai Sabadhae Mael Milaaeiaa ||

Through the Word of the Shabad, the Name wells up; through the Shabad, we are united in the Lord's Union.

ਸੋਰਠਿ ਵਾਰ (ਮਃ ੪) (੪) ਸ. (੩) ੨:੬ - ਗੁਰੂ ਗ੍ਰੰਥ ਸਾਹਿਬ : ਅੰਗ ੬੪੪ ਪੰ. ੫

*Raag Sorath Guru Amar Das*

ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥

Bin Sabadhai Sabh Jag Bouraanaa Birathhaa Janam Gavaaeiaa ||

Without the Shabad, the whole world is insane, and it loses its life in vain.

ਸੋਰਠਿ ਵਾਰ (ਮਃ ੪) (੪) ਸ. (੩) ੨:੭ - ਗੁਰੂ ਗ੍ਰੰਥ ਸਾਹਿਬ : ਅੰਗ ੬੪੪ ਪੰ. ੫

*Raag Sorath Guru Amar Das*

ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥

Anmrith Eaeko Sabadh Hai Naanak Guramukh Paaeiaa ||2||

The Shabad alone is Ambrosial Nectar; O Nanak, the Gurmukhs obtain it. ||2||

ਸੋਰਠਿ ਵਾਰ (ਮਃ ੪) (੪) ਸ. (੩) ੨:੮ - ਗੁਰੂ ਗ੍ਰੰਥ ਸਾਹਿਬ : ਅੰਗ ੬੪੪ ਪੰ. ੬

*Raag Sorath Guru Amar Das*

ਪਉੜੀ ॥

Pourree ||

Pauree:

ਸੋਰਠਿ ਕੀ ਵਾਰ: (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੬੪੪

ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥

So Har Purakh Agam Hai Kahu Kith Bidhh Paaeeai ||

The Lord God is inaccessible; tell me, how can we find Him?

ਸੋਰਠਿ ਵਾਰ (ਮਃ ੪) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੭

Raag Sorath Guru Amar Das

ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥

This Roop N Raekh Adhrisatt Kahu Jan Kio Dhhiaeeai ||

He has no form or feature, and He cannot be seen; tell me, how can we meditate on Him?

ਸੋਰਠਿ ਵਾਰ (ਮਃ ੪) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੭

Raag Sorath Guru Amar Das

ਨਿਰੰਕਾਰੁ ਨਿਰੰਜਨੁ ਹਰਿ ਅਗੰਮੁ ਕਿਆ ਕਹਿ ਗੁਣ ਗਾਈਐ ॥

Nirankaar Niranjan Har Agam Kiaa Kehi Gun Gaaeeai ||

The Lord is formless, immaculate and inaccessible; which of His Virtues should we speak of and sing?

ਸੋਰਠਿ ਵਾਰ (ਮਃ ੪) ੪:੩ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੮

Raag Sorath Guru Amar Das

ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥

Jis Aap Bujhaaeae Aap S Har Maarag Paaeeai ||

They alone walk on the Lord's Path, whom the Lord Himself instructs.

ਸੋਰਠਿ ਵਾਰ (ਮਃ ੪) ੪:੪ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੮

Raag Sorath Guru Amar Das

ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥

Gur Poorai Vaekhaaliaa Gur Saevaa Paaeeai ||4||

The Perfect Guru has revealed Him to me; serving the Guru, He is found. ||4||

ਸੋਰਠਿ ਵਾਰ (ਮਃ ੪) ੪:੫ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੯

Raag Sorath Guru Amar Das

ਸਲੋਕੁ ਮਃ ੩ ॥

Salok Ma 3 ||

Shalok, Third Mehl:

ਸੋਰਠਿ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੬੪੪

ਜਿਉ ਤਨੁ ਕੋਲੁ ਪੀੜੀਐ ਰਤੁ ਨ ਭੋਰੀ ਡੇਹਿ ॥

Jio Than Koloo Peerreeai Rath N Bhoree Ddaehi ||

It is as if my body has been crushed in the oil-press, without yielding even a drop of blood;

ਸੋਰਠਿ ਵਾਰ (ਮਃ ੪) (੫) ਸ. (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੯

Raag Sorath Guru Amar Das

ਜੀਉ ਵੰਞੈ ਚਉ ਖੰਨੀਐ ਸਚੇ ਸੰਦੜੈ ਨੇਹਿ ॥

Jeeo Vannjai Cho Khamneeai Sachae Sandharrai Naehi ||

It is as if my soul has been cut apart into pieces for the sake of the Love of the True Lord;

ਸੋਰਠਿ ਵਾਰ (ਮਃ ੪) (੫) ਸ. (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੧੦

Raag Sorath Guru Amar Das

ਨਾਨਕ ਮੇਲੁ ਨ ਚੁਕਈ ਰਾਤੀ ਅਤੈ ਡੇਹ ॥੧॥

Nanak Mael N Chukee Raathee Athai Ddaeh ||1||

O Nanak, still, night and day, my Union with the Lord is not broken. ||1||

ਸੋਰਠਿ ਵਾਰ (ਮਃ ੪) (੫) ਸ. (੩) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੧੦

Raag Sorath Guru Amar Das

ਮਃ ੩ ॥

Ma 3 ||

Third Mehl:

ਸੋਰਠਿ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੬੪੪

ਸਜਣੁ ਮੈਡਾ ਰੰਗੁਲਾ ਰੰਗੁ ਲਾਏ ਮਨੁ ਲੇਇ ॥

Sajan Maiddaa Rangulaa Rang Laaeae Man Laee ||

My Friend is so full of joy and love; He colors my mind with the color of His Love,

ਸੋਰਠਿ ਵਾਰ (ਮਃ ੪) (੫) ਸ. (੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੧੧

Raag Sorath Guru Amar Das

ਜਿਉ ਮਾਜੀਠੈ ਕਪੜੇ ਰੰਗੇ ਭੀ ਪਾਹੇਹਿ ॥

Jio Maajeethai Kaparrae Rangae Bhee Paahaehi ||

Like the fabric which is treated to retain the color of the dye.

ਸੋਰਠਿ ਵਾਰ (ਮਃ ੪) (੫) ਸ. (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੧੧

Raag Sorath Guru Amar Das

ਨਾਨਕ ਰੰਗੁ ਨ ਉਤਰੈ ਬਿਆ ਨ ਲਗੈ ਕੇਹ ॥੨॥

Naanak Rang N Outharai Biaa N Lagai Kaeh ||2||

O Nanak, this color does not depart, and no other color can be imparted to this fabric. ||2||

ਸੋਰਠਿ ਵਾਰ (ਮਃ ੪) (੫) ਸ. (੩) ੨:੩ - ਗੁਰੂ ਗ੍ਰੰਥ ਸਾਹਿਬ : ਅੰਗ ੬੪੪ ਪੰ. ੧੧

Raag Sorath Guru Amar Das

ਪਉੜੀ ॥

Pourree ||

Pauree:

ਸੋਰਠਿ ਕੀ ਵਾਰ: (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੬੪੪

ਹਰਿ ਆਪਿ ਵਰਤੈ ਆਪਿ ਹਰਿ ਆਪਿ ਬੁਲਾਇਦਾ ॥

Har Aap Varathai Aap Har Aap Bulaaeidhaa ||

The Lord Himself is pervading everywhere; the Lord Himself causes us to chant His Name.

ਸੋਰਠਿ ਵਾਰ (ਮਃ ੪) ੫:੧ - ਗੁਰੂ ਗ੍ਰੰਥ ਸਾਹਿਬ : ਅੰਗ ੬੪੪ ਪੰ. ੧੨

Raag Sorath Guru Amar Das

ਹਰਿ ਆਪੇ ਸ੍ਰਿਸਟਿ ਸਵਾਰਿ ਸਿਰਿ ਧੰਧੈ ਲਾਇਦਾ ॥

Har Aapae Srisatt Savaar Sir Dhhandhhai Laaeidhaa ||

The Lord Himself created the creation; He commits all to their tasks.

ਸੋਰਠਿ ਵਾਰ (ਮਃ ੪) ੫:੨ - ਗੁਰੂ ਗ੍ਰੰਥ ਸਾਹਿਬ : ਅੰਗ ੬੪੪ ਪੰ. ੧੨

Raag Sorath Guru Amar Das

ਇਕਨਾ ਭਗਤੀ ਲਾਇ ਇਕਿ ਆਪਿ ਖੁਆਇਦਾ ॥

Eikanaa Bhagathee Laae Eik Aap Khuaaeidhaa ||

He engages some in devotional worship, and others, He causes to stray.

ਸੋਰਠਿ ਵਾਰ (ਮਃ ੪) ੫:੩ - ਗੁਰੂ ਗ੍ਰੰਥ ਸਾਹਿਬ : ਅੰਗ ੬੪੪ ਪੰ. ੧੩

Raag Sorath Guru Amar Das

ਇਕਨਾ ਮਾਰਗਿ ਪਾਇ ਇਕਿ ਉਝੜਿ ਪਾਇਦਾ ॥

Eikanaa Maarag Paae Eik Oujharr Paaeidhaa ||

He places some on the Path, while He leads others into the wilderness.

ਸੋਰਠਿ ਵਾਰ (ਮਃ ੪) ੫:੪ - ਗੁਰੂ ਗ੍ਰੰਥ ਸਾਹਿਬ : ਅੰਗ ੬੪੪ ਪੰ. ੧੩

Raag Sorath Guru Amar Das

ਜਨੁ ਨਾਨਕੁ ਨਾਮੁ ਧਿਆਏ ਗੁਰਮੁਖਿ ਗੁਣ ਗਾਇਦਾ ॥੫॥

Jan Nananak Naam Dhhiaaeae Guramukh Gun Gaaeidhaa ||5||

Servant Nanak meditates on the Naam, the Name of the Lord; as Gurmukh, he sings the Glorious Praises of the Lord. ||5||

ਸੋਰਠਿ ਵਾਰ (ਮਃ ੪) ਪ: ੫ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੧੪

*Raag Sorath Guru Amar Das*

ਸਲੋਕੁ ਮਃ ੩ ॥

Salok Ma 3 ॥

Shalok, Third Mehl:

ਸੋਰਠਿ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੬੪੪

ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥

Sathigur Kee Saevaa Safal Hai Jae Ko Karae Chith Laae ॥

Service to the True Guru is fruitful and rewarding, if one performs it with his mind focused on it.

ਸੋਰਠਿ ਵਾਰ (ਮਃ ੪) (੬) ਸ. (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੧੫

*Raag Sorath Guru Amar Das*

ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥

Man Chindhiaa Fal Paavanaa Houmai Vichahu Jaee ॥

The fruits of the mind's desires are obtained, and egotism departs from within.

ਸੋਰਠਿ ਵਾਰ (ਮਃ ੪) (੬) ਸ. (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੧੫

*Raag Sorath Guru Amar Das*

ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥

Bandhhan Thorrai Mukath Hoe Sachae Rehai Samaae ॥

His bonds are broken, and he is liberated; he remains absorbed in the True Lord.

ਸੋਰਠਿ ਵਾਰ (ਮਃ ੪) (੬) ਸ. (੩) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੧੬

*Raag Sorath Guru Amar Das*

ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥

Eis Jag Mehi Naam Alabh Hai Guramukh Vasai Man Aae ॥

It is so difficult to obtain the Naam in this world; it comes to dwell in the mind of the Gurmukh.

ਸੋਰਠਿ ਵਾਰ (ਮਃ ੪) (੬) ਸ. (੩) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੧੬

*Raag Sorath Guru Amar Das*

ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥

Naanak Jo Gur Saevehi Aapanaa Ho Thin Balihaarai Jaao ॥1॥

O Nanak, I am a sacrifice to one who serves his True Guru. ॥1॥

ਸੋਰਠਿ ਵਾਰ (ਮਃ ੪) (੬) ਸ. (੩) ੧:੫ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੧੭

*Raag Sorath Guru Amar Das*

ਮਃ ੩ ॥

Ma 3 ॥

Third Mehl:

ਸੋਰਠਿ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੬੪੪

ਮਨਮੁਖ ਮੰਨੁ ਅਜਿਤੁ ਹੈ ਦੁਜੈ ਲਗੈ ਜਾਇ ॥

Manamukh Mann Ajith Hai Dhoojai Lagai Jaae ॥

The mind of the self-willed manmukh is so very stubborn; it is stuck in the love of duality.

ਸੋਰਠਿ ਵਾਰ (ਮਃ ੪) (੬) ਸ. (੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੧੭

Raag Sorath Guru Amar Das

ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥

This No Sukh Supanai Nehee Dhukhae Dhukh Vihaae ॥

He does not find peace, even in dreams; he passes his life in misery and suffering.

ਸੋਰਠਿ ਵਾਰ (ਮਃ ੪) (੬) ਸ. (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੧੮

Raag Sorath Guru Amar Das

ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥

Ghar Ghar Parr Parr Panddith Thhakae Sidhh Samaadhh Lagaae ॥

The Pandits have grown weary of going door to door, reading and reciting their scriptures; the Siddhas have gone into their trances of Samaadhi.

ਸੋਰਠਿ ਵਾਰ (ਮਃ ੪) (੬) ਸ. (੩) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੧੯

Raag Sorath Guru Amar Das

ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥

Eihu Man Vas N Aavee Thhakae Karam Kamaae ॥

This mind cannot be controlled; they are tired of performing religious rituals.

ਸੋਰਠਿ ਵਾਰ (ਮਃ ੪) (੬) ਸ. (੩) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੧੯

Raag Sorath Guru Amar Das

ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥

Bhaekhadhhaaree Bhaekh Kar Thhakae Athisath Theerathh Naae ॥

The impersonators have grown weary of wearing false costumes, and bathing at the sixty-eight sacred shrines.

ਸੋਰਠਿ ਵਾਰ (ਮਃ ੪) (੬) ਸ. (੩) ੨:੫ - ਗੁਰੂ ਗ੍ਰੰਥ ਸਾਹਿਬ: ਅੰਗ ੬੪੪ ਪੰ. ੧੯

Raag Sorath Guru Amar Das